

ਨਾਇਕੁ ਏਕੁ ਬਨਜਾਰੇ ਪਾਚ ॥

There is one merchant and five traders.

ਬਰਧ ਪਚੀਸਕ ਸੰਗੁ ਕਾਚ ॥

The twenty-five oxen carry false merchandise.

ਨਉ ਬਹੀਆਂ ਦਸ ਗੋਨਿ ਆਹਿ ॥

There are nine poles which hold the ten bags.

ਕਸਨਿ ਬਹਤਰਿ ਲਾਗੀ ਤਾਹਿ ॥੧॥

The body is tied by the seventy-two ropes. ||1||

ਮੋਹਿ ਐਸੇ ਬਨਜ ਸਿਉ ਨਹੀਨ ਕਾਜੁ ॥

I don't care at all about such commerce.

ਜਿਹ ਘਟੈ ਮੂਲੁ ਨਿਤ ਬਚੈ ਬਿਆਜੁ ॥ ਰਹਾਉ ॥

It depletes my capital, and the interest charges only increase. ||Pause||

ਸਾਤ ਸੂਤ ਮਿਲਿ ਬਨਜੁ ਕੀਨ ॥

Weaving the seven threads together, they carry on their trade.

ਕਰਮ ਭਾਵਨੀ ਸੰਗ ਲੀਨ ॥

They are led on by the karma of their past actions.

ਤੀਨਿ ਜਗਾਤੀ ਕਰਤ ਰਾਰਿ ॥

The three tax-collectors argue with them.

ਚਲੋ ਬਨਜਾਰਾ ਹਾਥ ਝਾਰਿ ॥੨॥

The traders depart empty-handed. ||2||

ਪੂੰਜੀ ਹਿਰਾਨੀ ਬਨਜੁ ਟੂਟ ॥

Their capital is exhausted, and their trade is ruined.

ਦਹ ਦਿਸ ਟਾਂਡੇ ਗਇਓ ਫੂਟਿ ॥

The caravan is scattered in the ten directions.

ਕਹਿ ਕਬੀਰ ਮਨ ਸਰਸੀ ਕਾਜ ॥

Says Kabeer, O mortal, your tasks will be accomplished,

ਸਹਜ ਸਮਾਨੋ ਤ ਭਰਮ ਭਾਜ ॥੩॥੬॥

when you merge in the Celestial Lord; let your doubts run away. ||3||6||